

ਰਾਮਕਲੀ ਮਹਲਾ ੫ ॥

Raamkalee, Fifth Mehl:

ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥

Rise early each morning, and with the Saints, sing the melodious harmony, the unstruck sound current of the Shabad.

ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥

All sins and sufferings are erased, chanting the Lord's Name, under Guru's Instructions.

ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥

Dwell upon the Lord's Name, and drink in the Nectar; day and night, worship and adore Him.

ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥

The merits of Yoga, charity and religious rituals are obtained by grasping His lotus feet.

ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥

Loving devotion to the merciful, enticing Lord takes away all pain.

ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥

Prays Nanak, cross over the world-ocean, meditating on the Lord, your Lord and Master. ||1||

ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥

Meditation on the Lord of the Universe is an ocean of peace; Your devotees sing Your Glorious Praises, Lord.

ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੁਖ ਘਨੇਰੇ ਰਾਮ ॥

Ecstasy, bliss and great happiness are obtained by grasping hold of the Guru's feet.

ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥

Meeting with the treasure of peace, their pains are taken away; granting His Grace, God protects them.

ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥

Those who grasp the Lord's feet - their fears and doubts run away, and they chant the Name of the Lord.

ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥

He thinks of the One Lord, and he sings of the One God; he gazes upon the One Lord alone.

ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥

Prays Nanak, God has granted His Grace, and I have found the Perfect True Guru. ||2||

ਮਿਲਿ ਰਹੀਐ ਪ੍ਰਭੁ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥

Meet with the holy, humble servants of God; meeting with the Lord, listen to the Kirtan of His Praises.

ਦਇਆਲ ਪ੍ਰਭੁ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥

God is the Merciful Master, the Lord of wealth; there is no end to His Virtues.

ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥

The Merciful Lord is the Dispeller of pain, the Giver of Sanctuary, the Eradicator of all evil.

ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥

Emotional attachment, sorrow, corruption and pain - chanting the Naam, the Name of the Lord, one is saved from these.

ਸਭਿ ਜੀਅ ਤੇਰੇ ਪ੍ਰਭੁ ਮੇਰੇ ਕਰਿ ਕਿਰਪਾ ਸਭ ਰੇਣੁ ਥੀਵਾ ॥

All beings are Yours, O my God; bless me with Your Mercy, that I may become the dust under the feet of all men.

ਬਿਨਵੰਤਿ ਨਾਨਕ ਪ੍ਰਭੁ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥

Prays Nanak, O God, be kind to me, that I may chant Your Name, and live. ||3||

ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥

God saves His humble devotees, attaching them to His feet.

ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥

Twenty-four hours a day, they meditate in remembrance on their God; they meditate on the One Name.

ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥

Meditating on that God, they cross over the terrifying world-ocean, and their comings and goings cease.

ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥

They enjoy eternal peace and pleasure, singing the Kirtan of God's Praises; His Will seems so sweet to them.

ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥

All my desires are fulfilled, meeting with the Perfect True Guru.

ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੁਖ ਵਿਸੂਰਿਆ ॥੪॥੩॥

Prays Nanak, God has blended me with Himself; I shall never suffer pain or sorrow again. ||4||3||